

ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥

Living in the forest, how will you find Him? Not until you remove corruption from your mind.

ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥੧॥

Those who look alike upon home and forest, are the most perfect people in the world. ||1||

ਸਾਰ ਸੁਖੁ ਪਾਈਐ ਰਾਮਾ ॥

You shall find real peace in the Lord,

ਰੰਗਿ ਰਵਹੁ ਆਤਮੈ ਰਾਮ ॥੧॥ ਰਹਾਉ ॥

if you lovingly dwell on the Lord within your being. ||1||Pause||

ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥

What is the use of wearing matted hair, smearing the body with ashes, and living in a cave?

ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥੨॥

Conquering the mind, one conquers the world, and then remains detached from corruption. ||2||

ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥

They all apply make-up to their eyes; there is little difference between their objectives.

ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥੩॥

But those eyes, to which the ointment of spiritual wisdom is applied, are approved and supreme. ||3||

ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥

Says Kabeer, now I know my Lord; the Guru has blessed me with spiritual wisdom.

ਅੰਤਰਗਤਿ ਹਰਿ ਭੋਟਿਆ ਅਬ ਮੇਰਾ ਮਨੁ ਕਤਹੁ ਨ ਜਾਇ ॥੪॥੨॥

I have met the Lord, and I am emancipated within; now, my mind does not wander at all. ||4||2||